

 Print Page

Sri Guru Granth Sahib

Displaying 10 of

ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥

Jin Dhin Kar Kai Keethee Raath ||

The One who created the day also created the night.

ਸੋਦਰੁ ਆਸਾ (ਮਃ ੧) (੩) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੧

Raag Asa Guru Nanak Dev

ਖਸਮੁ ਵਿਸਾਰਹਿ ਤੇ ਕਮਜਾਤਿ ॥

Khasam Visaarehi Thae Kamajaath ||

Those who forget their Lord and Master are vile and despicable.

ਸੋਦਰੁ ਆਸਾ (ਮਃ ੧) (੩) ੮:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੧

Raag Asa Guru Nanak Dev

ਨਾਨਕ ਨਾਵੈ ਬਾਝੁ ਸਨਾਤਿ ॥੪॥੩॥

Naanak Naavai Baajh Sanaath ||4||3||

O Nanak, without the Name, they are wretched outcasts. ||4||3||

ਸੋਦਰੁ ਆਸਾ (ਮਃ ੧) (੩) ੮:੪ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੧

Raag Asa Guru Nanak Dev

ਰਾਗੁ ਗੂਜਰੀ ਮਹਲਾ ੪ ॥

Raag Goojaree Mehalaa 4 ||

Raag Goojaree, Fourth Mehl:

ਸੋਦਰੁ ਗੂਜਰੀ (ਮਃ ੪) (੪) ੧:੧ - ਗੁਰੂ ਗ੍ਰੰਥ ਸਾਹਿਬ ਅੰਗ ੧੦

ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥

Har Kae Jan Sathigur Sathapurakhaa Bino Karo Gur Paas ||

O humble servant of the Lord, O True Guru, O True Primal Being: I offer my humble prayer to You, O Guru.

ਸੋਦਰੁ ਗੂਜਰੀ (ਮਃ ੪) (੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੨

Raag Goojree Guru Ram Das

ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥

Ham Keerae Kiram Sathigur Saranaae Kar Dhaeiaa Naam Paragaas ||1||

I am a mere insect, a worm. O True Guru, I seek Your Sanctuary. Please be merciful, and bless me with the Light of the Naam, the Name of the Lord. ||1||

ਸੋਦਰੁ ਗੁਜਰੀ (ਮਃ ੪) (੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੨

Raag Goojree Guru Ram Das

ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥

Maerae Meeth Guradhaev Mo Ko Raam Naam Paragaas ||

O my Best Friend, O Divine Guru, please enlighten me with the Name of the Lord.

ਸੋਦਰੁ ਗੁਜਰੀ (ਮਃ ੪) (੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੩

Raag Goojree Guru Ram Das

ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥

Guramath Naam Maeraa Praan Sakhaaee Har Keerath Hamaree Reharaas ||1|| Rehaao ||

Through the Guru's Teachings, the Naam is my breath of life. The Kirtan of the Lord's Praise is my life's occupation. ||1||Pause||

ਸੋਦਰੁ ਗੁਜਰੀ (ਮਃ ੪) (੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੩

Raag Goojree Guru Ram Das

ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥

Har Jan Kae Vadd Bhaag Vaddaerae Jin Har Har Saradhhaa Har Piaas ||

The servants of the Lord have the greatest good fortune; they have faith in the Lord, and a longing for the Lord.

ਸੋਦਰੁ ਗੁਜਰੀ (ਮਃ ੪) (੪) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੪

Raag Goojree Guru Ram Das

ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥

Har Har Naam Milai Thripathaasehi Mil Sangath Gun Paragaas ||2||

Obtaining the Name of the Lord, Har, Har, they are satisfied; joining the Sangat, the Blessed Congregation, their virtues shine forth. ||2||

ਸੋਦਰੁ ਗੁਜਰੀ (ਮਃ ੪) (੪) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੫

Raag Goojree Guru Ram Das

ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥

Jin Har Har Har Ras Naam N Paaeiaa Thae Bhaageheen Jam Paas ||

Those who have not obtained the Sublime Essence of the Name of the Lord, Har, Har, Har, are most unfortunate; they are led away by the Messenger of Death.

ਸੋਦਰੁ ਗੁਜਰੀ (ਮਃ ੪) (੪) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੬

Raag Goojree Guru Ram Das

ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਪ੍ਰਿਗੁ ਜੀਵੇ ਪ੍ਰਿਗੁ ਜੀਵਾਸਿ ॥੩॥

Jo Sathigur Saran Sangath Nehee Aaeae Dhhrig Jeevae Dhhrig Jeevaas ||3||

Those who have not sought the Sanctuary of the True Guru and the Sangat, the Holy Congregation-cursed are their lives, and cursed are their hopes of life. ||3||

ਸੋਦਰੁ ਗੁਜਰੀ (ਮਃ ੪) (੪) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੬

Raag Goojree Guru Ram Das

ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥

Jin Har Jan Sathigur Sangath Paaee Thin Dhhur Masathak Likhiaa Likhaas ||

Those humble servants of the Lord who have attained the Company of the True Guru, have such pre-ordained destiny inscribed on their foreheads.

ਸੋਦਰੁ ਗੁਜਰੀ (ਮਃ ੪) (੪) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੭

Raag Goojree Guru Ram Das

ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥

Dhhan Dhann Sathasangath Jith Har Ras Paaeiaa Mil Jan Naanak Naam Paragaas ||4||4||

Blessed, blessed is the Sat Sangat, the True Congregation, where the Lord's Essence is obtained. Meeting with His humble servant, O Nanak, the Light of the Naam shines forth. ||4||4||

ਸੋਦਰੁ ਗੁਜਰੀ (ਮਃ ੪) (੪) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੮

Raag Goojree Guru Ram Das

ਰਾਗੁ ਗੁਜਰੀ ਮਹਲਾ ੫ ॥

Raag Goojaree Mehalaa 5 ||

Raag Goojaree, Fifth Mehl:

ਸੋਦਰੁ ਗੁਜਰੀ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੦

ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥

Kaahae Rae Man Chithavehi Oudham Jaa Aahar Har Jeeo Pariaa ||

Why, O mind, do you plot and plan, when the Dear Lord Himself provides for your care?

ਸੋਦਰੁ ਗੁਜਰੀ (ਮਃ ੫) (੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੯

Raag Goojree Guru Arjan Dev

ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥

Sail Pathhar Mehi Janth Oupaaee Thaa Kaa Rijak Aagai Kar Dhhariaa ||1||

From rocks and stones He created living beings; He places their nourishment before them. ||1||

ਸੋਦਰੁ ਗੁਜਰੀ (ਮਃ ੫) (੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੯

Raag Goojree Guru Arjan Dev

ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥

Maerae Maadhho Jee Sathasangath Milae S Thariaa ||

O my Dear Lord of souls, one who joins the Sat Sangat, the True Congregation, is saved.

ਸੋਦਰੁ ਗੁਜਰੀ (ਮਃ ੫) (੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੧੦

Raag Goojree Guru Arjan Dev

ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥

Gur Parasaadh Param Padh Paaeiaa Sookae Kaasatt Hariaa ||1|| Rehaao ||

By Guru's Grace, the supreme status is obtained, and the dry wood blossoms forth again in lush greenery. ||1||Pause||

ਸੋਦਰੁ ਗੁਜਰੀ (ਮਃ ੫) (੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੧੦

Raag Goojree Guru Arjan Dev

ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥

Janan Pithaa Lok Suth Banithaa Koe N Kis Kee Dhhariaa ||

Mothers, fathers, friends, children and spouses-no one is the support of anyone else.

ਸੋਦਰੁ ਗੁਜਰੀ (ਮਃ ੫) (੫) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੧੧

Raag Goojree Guru Arjan Dev

ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥

Sir Sir Rijak Sanbaahae Thaakur Kaahae Man Bho Kariaa ||2||

For each and every person, our Lord and Master provides sustenance. Why are you so afraid, O mind? ||2||

ਸੋਦਰੁ ਗੁਜਰੀ (ਮਃ ੫) (੫) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੧੨

Raag Goojree Guru Arjan Dev

ਉਡੇ ਉਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥

Ooddae Odd Aavai Sai Kosaa This Paashhai Bacharae Shhariaa ||

The flamingoes fly hundreds of miles, leaving their young ones behind.

ਸੋਦਰੁ ਗੁਜਰੀ (ਮਃ ੫) (੫) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੧੨

Raag Goojree Guru Arjan Dev

ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥

Thin Kavan Khalaavai Kavan Chugaavai Man Mehi Simaran Kariaa ||3||

Who feeds them, and who teaches them to feed themselves? Have you ever thought of this in your mind? ||3||

ਸੋਦਰੁ ਗੁਜਰੀ (ਮਃ ੫) (੫) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੧੩

Raag Goojree Guru Arjan Dev

ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥

Sabh Nidhhaan Dhas Asatt Sidhhaan Thaakur Kar Thal Dhhariaa ||

All the nine treasures, and the eighteen supernatural powers are held by our Lord and Master in the Palm of His Hand.

ਸੋਦਰੁ ਗੁਜਰੀ (ਮਃ ੫) (੫) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੧੩

Raag Goojree Guru Arjan Dev

ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥

Jan Naanak Bal Bal Sadh Bal Jaaeeai Thaeraa Anth N Paaraavariaa ||4||5||

Servant Nanak is devoted, dedicated, forever a sacrifice to You, Lord. Your Expanse has no limit, no boundary. ||4||5||

ਸੇਦਰੁ ਗੁਜਰੀ (ਮਃ ੫) (੫) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੧੪
Raag Goojree Guru Arjan Dev

ਰਾਗੁ ਆਸਾ ਮਹਲਾ ੪ ਸੋ ਪੁਰਖੁ

Raag Aasaa Mehalaa 4 So Purakhu

Raag Aasaa, Fourth Mehl, So Purakh ~ That Primal Being:

ਸੋਪੁਰਖੁ ਆਸਾ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੦

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਸੋਪੁਰਖੁ ਆਸਾ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੦

ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥

So Purakh Niranjan Har Purakh Niranjan Har Agamaa Agam Apaaraa ||

That Primal Being is Immaculate and Pure. The Lord, the Primal Being, is Immaculate and Pure. The Lord is Inaccessible, Unreachable and Unrivalled.

ਸੋਪੁਰਖੁ ਆਸਾ (ਮਃ ੪) (੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੧੭
Raag Asa Guru Ram Das

ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥

Sabh Dhhaiaavehi Sabh Dhhaiaavehi Thudhh Jee Har Sachae Sirajanehaaraa ||

All meditate, all meditate on You, Dear Lord, O True Creator Lord.

ਸੋਪੁਰਖੁ ਆਸਾ (ਮਃ ੪) (੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੧੮
Raag Asa Guru Ram Das

ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥

Sabh Jeea Thumaarae Jee Thoon Jeeaa Kaa Dhaathaaraa ||

All living beings are Yours-You are the Giver of all souls.

ਸੋਪੁਰਖੁ ਆਸਾ (ਮਃ ੪) (੧) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੧੯
Raag Asa Guru Ram Das

ਹਰਿ ਧਿਆਵਹੁ ਸੰਤਹੁ ਜੀ ਸਭਿ ਦੁਖ ਵਿਸਾਰਣਹਾਰਾ ॥

Har Dhhaiaavahu Santhahu Jee Sabh Dhookh Visaaranehaaraa ||

Meditate on the Lord, O Saints; He is the Dispeller of all sorrow.

ਸੋਪੁਰਖੁ ਆਸਾ (ਮਃ ੪) (੧) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੧੯
Raag Asa Guru Ram Das

ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥

Har Aapae Thaakur Har Aapae Saevak Jee Kiaa Naanak Janth Vichaaraa ||1||

The Lord Himself is the Master, the Lord Himself is the Servant. O Nanak, the poor beings are wretched and miserable! ||1||

ਸੋਪੁਰਖੁ ਆਸਾ (ਮਃ ੪) (੧) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੧੦ ਪੰ. ੧੯

Raag Asa Guru Ram Das